

ਮੁਖਵਾਕ ਨੰਬਰ ੪੧

[ਆਦਿ ਅੰਗ ੫੮੭]

**ਸਲੋਕ ਮ: ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ  
ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥  
ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ  
ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥  
ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ  
ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ  
ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ ਮ: ੩ ॥ ਇਕਿ ਸਦਾ ਇਕਤੈ  
ਗੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ  
ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ  
ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ  
ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥  
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛੁਡਾਈ ॥ ਤਿਸੁ ਗੁਰ ਕਉ ਸਾਬਾਸਿ  
ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ  
ਕੀ ਆਸ ਪੁਰਾਈ ॥੫॥**

**ਸਲੋਕ ਮ: ੩ ॥****ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥**

ਇਸ ਅੰਮ੍ਰਿਤ ਬਚਨ ਵਿੱਚ ਸਤਿਗੁਰੂ ਜੀ ਗੁਰਮੁਖ ਰੂਪ ਸੱਜਣਾਂ ਦੀ ਗੱਲ ਕਰਦੇ ਹਨ ਜਿਹੜੇ ਸਤਿਗੁਰਾਂ ਦੁਆਰਾ ਪ੍ਰਮੇਸ਼ਰ ਵਿੱਚ ਅਭੇਦ ਹੋਏ ਹਨ। ਉਹ ਅਧਿਕਾਰੀ ਗੁਰਮੁਖ ਸਜਣ=ਮਿੱਤਰ ਸਜਣਾ=ਪ੍ਰਮੇਸ਼ਰ ਵਾਹਿਗੁਰੂ ਨਾਲ ਮਿਲੇ ਹਨ, ਜਿਨ੍ਹਾਂ ਦਾ ਸਤਿਗੁਰਾਂ ਨਾਲ ਪਿਆਰ=ਹਿਤ ਹੈ।

**ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥**

ਉਹਨਾਂ ਗੁਰਮੁਖਾਂ ਨੇ ਗੁਰੂ ਪ੍ਰੀਤਮ ਨਾਲ ਮਿਲਕੇ, ਮਨ ਕਰਕੇ ਪ੍ਰੇਮ, ਬਾਣੀ ਕਰਕੇ ਪਿਆਰ ਦੁਆਰਾ ਸਚੇ ਅਕਾਲ ਪੁਰਖ ਨੂੰ ਧਿਆਇਆ ਹੈ।

**ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥**

ਗੁਰਾਂ ਦੇ ਸਬਦਿ=ਉਪਦੇਸ਼ ਕਰਕੇ ਅਪਾਰਿ=ਪਾਰਾਵਾਰ ਤੋਂ ਰਹਿਤ ਨਾਮ ਰੂਪ ਮਨ=ਮੰਤ੍ਰ ਨੂੰ ਜਪਣ ਕਰਕੇ ਹੀ ਮਨ ਮੰਨਿਆ ਹੈ, ਅਥਵਾ ਗੁਰਾਂ ਦੇ ਸ਼ਬਦ ਦੀ ਅਪਾਰ ਕਮਾਈ ਕਰਨ ਨਾਲ ਸੁਧ ਮਨ ਕਰਕੇ, ਅਸੁਧ ਮਨ ਹੀ ਨਿਸਚੇ ਨਾਲ ਮੰਨ ਗਿਆ ਹੈ। ਅੰਤਸ਼ਕਰਨ ਦੀ ਸੰਕਲਪ ਰੂਪ ਬਿਰਤੀ ਨੂੰ ਮਨ ਕਿਹਾ ਜਾਂਦਾ ਹੈ। ਜਦੋਂ ਅੰਤਸ਼ਕਰਨ ਮਲੀਨ ਹੈ ਤਾਂ ਇਸ ਦੀ ਕਲਪਨਾ ਭੀ ਮਲੀਨ ਹੀ ਹੋਇਆ ਕਰਦੀ ਹੈ, ਜਦੋਂ ਮਨ ਮੈਲਾ ਹੈ ਤਾਂ ਤਨ ਨੂੰ ਭੀ ਨਾਲ ਹੀ ਮੈਲਾ ਕਰ ਲੈਂਦਾ ਹੈ। ਕਿਉਂਕਿ ਤਨ ਅਤੇ ਤਨ ਦੇ ਇੰਦਰੀਆਂ ਨੇ ਮਨ ਦਾ ਹੁਕਮ ਸਵੀਕਾਰ ਕਰਨਾ ਹੁੰਦਾ ਹੈ। ਇਸੇ ਲਈ ਧਰਮ ਸ਼ਾਸਤਰ ਵਿੱਚ ਪੰਡਿਤ ਹਰਦਿਆਲ ਜੀ ਇੱਕ ਪ੍ਰਮਾਣ ਦਿੰਦੇ ਹਨ ਕਿ

ਯਥਾ— ਜਲ ਕਰ ਕਰਦਮ ਉਪਜ ਹੈ, ਜਲ ਕਰ ਪੰਕ ਬਿਨਾਸ ॥

ਮਨ ਕਰ ਉਪਜਤ ਪਾਪਕਿਲ, ਮਨ ਕਰ ਹੀ ਅਘ ਨਾਸ ॥ [ਸਾਰਕੁਤਾਵਲੀ ਅਧਿ: ੪, ਦੋਹਰਾ ੪]

ਜਲ=ਪਾਣੀ ਦੁਆਰਾ ਕਰਦਮ=ਚਿੱਕੜ ਉਪਜ=ਪੈਦਾ ਹੁੰਦਾ ਹੈ ਕਿਉਂਕਿ ਜੇ ਥੋੜ੍ਹਾ ਜਿਹਾ ਪਾਣੀ ਡੋਲ ਦਈਏ ਤਾਂ ਚਿਕੜ ਪੈਦਾ ਹੋ ਜਾਂਦਾ ਹੈ ਤੇ ਜਲ=ਪਾਣੀ ਦੁਆਰਾ ਹੀ ਪੰਕ=ਚਿੱਕੜ ਦਾ ਨਾਸ ਹੁੰਦਾ ਹੈ ਜੇ ਚਿੱਕੜ ਨੂੰ ਦੂਰ ਕਰਨਾ ਹੋਵੇ ਤਾਂ ਵੀ ਉਸ ਥਾਂ ਤੇ ਪਾਣੀ ਹੀ ਚਾਹੀਦਾ ਹੈ। ਇਸੇ ਤਰ੍ਹਾਂ ਹੀ ਮੈਲੇ ਮਨ ਕਰਕੇ ਪਾਪ ਉਪਜਤ=ਪੈਦਾ ਹੁੰਦੇ ਹਨ ਤੇ ਮਨ ਕਰ=ਕਰਕੇ ਹੀ ਅਘ=ਪਾਪ ਨਾਸ ਹੁੰਦੇ ਹਨ ਕਿਉਂਕਿ ਪਾਪਾਂ ਨੂੰ ਨਾਸ ਕਰਨ ਵਾਲਾ ਨਾਮ ਮਨ ਵਿੱਚ ਹੀ ਵਸਣਾ ਹੈ। ਜਿਸ ਨੇ ਮਨ ਨੂੰ ਸੁਧ ਕਰਨਾ ਹੈ ਇਸੇ ਤਰ੍ਹਾਂ ਹੀ ਸੁਧ ਉਪਦੇਸ਼ ਭਾਵ ਬ੍ਰਹਮ ਵਿਚਾਰ ਮਲੀਨ ਹਿਰਦੇ ਨੂੰ ਸੁਧ ਕਰ ਦਿੰਦੀ ਹੈ ਪਰ ਜਿਤਨੀ ਦੇਰ ਤੱਕ ਮਨ ਮਲੀਨ ਹੈ ਉਸਨੂੰ ਸੁਧ ਉਪਦੇਸ਼ ਵਿੱਚ ਲਾਉਣ ਲਈ ਸੁਧ ਵਿਚਾਰਾਂ ਦੇ ਸੋਟੇ ਦੁਆਰਾ ਕੁੱਟਣਾ ਪੈਂਦਾ ਹੈ। ਜੈਸਾ ਕਿ ਫੁਰਮਾਨ ਹੈ:—

ਯਥਾ— ਕੂਟਨੁ ਸੋਇ ਜੁ ਮਨ ਕਉ ਕੂਟੈ ॥ ਮਨ ਕੂਟੈ ਤਉ ਜਮ ਤੇ ਛੂਟੈ ॥

ਕੁਟਿ ਕੁਟਿ ਮਨੁ ਕਸਵਟੀ ਲਾਵੈ ॥ ਸੋ ਕੂਟਨੁ ਮੁਕਤਿ ਬਹੁ ਪਾਵੈ ॥

[ਗੋਂਡ ਕਬੀਰ ਜੀ, ਅੰਗ ੮੭੨]

ਜਦੋਂ ਇਹ ਮਨ ਵਿਸ਼ੇ ਵਿਕਾਰਾਂ ਦੇ ਵਿੰਗ ਵਲ ਛੱਡ ਕੇ ਸਿਧਾ ਹੋ ਜਾਵੇ ਤਾਂ ਪ੍ਰਮਾਤਮਾ ਦੇ ਨਾਮ ਤੇ ਮੰਨ ਜਾਂਦਾ ਹੈ ਅਤੇ ਤਾਂ ਹੀ ਪ੍ਰਮਾਤਮਾ ਨੂੰ ਜਾਣ ਸਕਦਾ ਹੈ ਮਨ ਮੰਨੇ ਤੋਂ ਬਿਨਾਂ ਪ੍ਰਮਾਤਮਾ ਨੂੰ ਇਹ ਜੀਵ ਜਾਣ ਨਹੀਂ ਸਕਦਾ।

ਯਥਾ— ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ ॥

[ਸੋਰਠਿ ਕਬੀਰ ਜੀ, ਅੰਗ ੬੫੬]

ਸੁਧ-ਅਸੁੱਧ ਮਨ ਦਾ ਆਪਸ ਵਿੱਚ ਜੋ ਝਗੜਾ ਹੈ ਇਸ ਦਾ ਰੂਪ ਗੁਰਬਾਣੀ ਵਿੱਚ ਇਉਂ ਪ੍ਰਗਟ ਕੀਤਾ ਹੈ।

ਯਥਾ— ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥

[ਵਾਰ ਸਿਰੀਰਾਗੁ ਮ: ੩, ਅੰਗ ੮੭]

**ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥**

ਜਿਨ੍ਹਾਂ ਗੁਰਮੁਖ ਸੱਜਣਾਂ ਨੂੰ ਕਰਤਾਰਿ=ਵਾਹਿਗੁਰੂ ਆਪਣੇ ਨਾਲ ਮੇਲ ਲੈਂਦਾ ਹੈ ਏਹਿ=ਉਹ ਮਿਲੇ ਹੋਏ ਕਦੇ ਭੀ ਨ ਵਿਛੁੜਹਿ=ਵਿਛੁੜਦੇ ਨਹੀਂ।

**ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥**

ਇਕਨਾਂ ਨੂੰ ਗੁਰਾਂ ਦਾ ਦਰਸਨ ਦੇਖਕੇ ਵੀ ਭਰੋਸਾ ਨਹੀਂ ਆਇਆ ਵਾਂ : ਗੁਰੂ ਜੀ ਨੇ ਦਰਸਨ=ਪੰਥ ਤੇ ਭਰੋਸਾ ਨਹੀਂ ਆਇਆ ਕਿ ਸਰਬ ਸਿਰੋਮਣ ਖਾਲਸਾ ਪੰਥ ਹੈ। [ਇਹ ਅਰਥ ਪ੍ਰਮਾਣ ਰੂਪ ਹੋ ਕੇ ਤਾਂ ਲਾਇਆ ਜਾ ਸਕਦਾ ਹੈ ਵਰਨਾ ਖਾਲਸਾ ਪੰਥ ਦਸਵੇਂ ਪਾਤਸ਼ਾਹ ਨੇ ਸਾਜਿਆ ਹੈ ਅਤੇ ਇਹ ਬਾਣੀ ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੀ ਹੈ] ਵਾ ਇਕਨਾ=ਇਕ ਨਾਸਤਕ ਪੁਰਸ਼ਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਨ ਦੇਖ ਕੇ ਇਹ ਭਰੋਸਾ ਨਹੀਂ ਆਇਆ ਕਿ ਦਸਾਂ ਪਾਤਸ਼ਾਹੀਆਂ ਦੇ ਪਰਤੱਖ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ ਅਤੇ ਅਜਿਹੇ ਨਾਸਤਕ ਪੁਰਸ਼ ਸ਼ਬਦ ਦੀ ਵਿਚਾਰ ਨਹੀਂ ਕਰਦੇ।

**ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥**

ਜਿਨ੍ਹਾਂ ਪੁਰਸ਼ਾਂ ਦਾ ਦੂਜੈ=ਦਵੈਤ ਭਾਇ=ਭਾਵਨਾ ਨਾਲ ਪਿਆਰੁ=ਪ੍ਰੇਮ ਹੈ ਉਹਨਾਂ ਪ੍ਰਮਾਤਮਾ ਨਾਲੋਂ ਵਿਛੁੜਿਆਂ

ਦਾ ਹੋਰ ਕੀ ਵਿਛੜਨਾ ਹੈ। ਉਹ ਤਾਂ ਦਵੈਸ਼ ਭਾਵਨਾ ਕਰਕੇ ਧੁਰੋਂ ਹੀ ਵਿਛੜੇ ਹਨ, ਵਾ : ਜੋ ਵਿਛੜੇ ਹੋਏ ਹਨ ਉਹਨਾਂ ਨਾਲੋਂ ਕੀ ਕਰੇ ? ਉਤਰ-ਵਿਛੜਨਾ ਕਰੇ ਜਿਨ੍ਹਾਂ ਦਾ ਦਵੈਤ ਭਾਵ ਵਿੱਚ ਪਿਆਰ ਲੱਗਾ ਹੋਇਆ ਹੈ।

### **ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥**

ਮਨਮੁਖ ਪੁਰਸ਼ ਦੀ ਦੋਸਤੀ=ਪ੍ਰੇਮ ਮਿਤ੍ਰਤਾ ਥੋੜ੍ਹੇ ਸਮੇਂ ਦੀ ਹੁੰਦੀ ਹੈ। ਕਿਤਨਾ ਚਿਰ ਰਹਿਣ ਵਾਲੀ ਹੁੰਦੀ ਹੈ ? ਉਤਰ : ਦਿਨ ਚਾਰਿ=ਚਾਰ ਕੁ ਦਿਨ ਰਹਿਣ ਵਾਲੀ ਹੁੰਦੀ ਹੈ।

### **ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥**

ਮਨਮੁਖਾਂ ਦੀ ਪ੍ਰੀਤ ਸੁਆਰਥੀ ਹੋਣ ਕਰਕੇ ਟੁੱਟਣ ਨੂੰ ਵਿਲਮੁ=ਦੇਰ ਨਹੀਂ ਲੱਗਦੀ, ਮਨਮੁਖ ਦੀ ਦੋਸਤੀ ਵਿੱਚ ਬਹੁਤ ਕਿਸਮ ਦੇ ਵਿਕਾਰ=ਔਗੁਣ ਚਲਦੇ ਹਨ।

### **ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥**

ਜਿਨ੍ਹਾਂ ਪੁਰਸ਼ਾਂ ਦੇ ਅੰਦਰ ਸਚੇ ਵਾਹਿਗੁਰੂ ਦਾ ਭਉ=ਡਰ ਨਹੀਂ ਹੈ ਅਤੇ ਨਾਮ ਵਿੱਚ ਵੀ ਪ੍ਰੇਮ ਨਹੀਂ ਹੈ ਉਹਨਾਂ ਦੇ ਲਈ ਅੱਗੇ ਕਥਨ ਕਰਦੇ ਹਨ :—

### **ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥**

ਸਤਿਗੁਰੂ ਜੀ ਫਰਮਾਉਂਦੇ ਹਨ ਕਿ ਉਹਨਾਂ ਮਨਮੁਖਾਂ ਦੇ ਨਾਲ ਦੋਸਤੀ ਕਿਆ ਕੀਚੈ=ਕੀ ਕਰਨੀ ਹੈ ਜਿਹੜੇ ਮਨੁੱਖ ਕਰਤਾਰਿ=ਵਾਹਿਗੁਰੂ ਨੇ ਆਪ ਹੀ ਭੁਲਾ ਛੱਡੇ ਹਨ।

### **ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥**

ਇਕ ਗੁਰਮੁਖ ਸਦਾ=ਹਮੇਸ਼ਾਂ ਹੀ ਇਕਤੈ=ਇਕ ਵਾਹਿਗੁਰੂ ਦੇ ਰੰਗਿ=ਪ੍ਰੇਮ ਵਿੱਚ ਰੰਗੇ ਰਹਿੰਦੇ ਹਨ ਮੈਂ ਸਦਾ ਹੀ ਉਹਨਾਂ ਤੋਂ ਬਲਿਹਾਰੈ=ਕੁਰਬਾਨ ਜਾਂਦਾ ਹਾਂ।

### **ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥**

ਮੈਂ ਆਪਣਾ ਤਨ-ਮਨ-ਧਨ ਤਿਨਾਂ ਨੂੰ ਅਰਪੀ=ਸੌਂਪਦਾ ਹਾਂ ਅਤੇ ਨਿਵਿ ਨਿਵਿ=ਝੁਕ-ਝੁਕ ਕੇ ਉਹਨਾਂ ਦੇ ਪਾਇ=ਚਰਨੀਂ ਲਗਦਾ ਹਾਂ।

ਯਥਾ— ੧. ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੁ ਮਿਲਾਵੈ ਮੋਹਿ ॥

[ਗਉੜੀ ਬਾਵਨ ਅਖਰੀ ਮਃ ੫, ਅੰਗ ੨੫੬]

੨. ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥

[ਰਾਮਕਲੀ ਮਃ ੩, ਅੰਗ ੯੧੮]

੩. ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥

[ਸਿਰੀਰਾਗੁ ਮਃ ੫, ਅੰਗ ੪੭]

**੪. ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥**

[ਸੂਰੀ ਮ: ੪, ਅੰਗ ੭੫੭]

**ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥**

ਉਹਨਾਂ ਗੁਰਮੁਖਾਂ ਦੇ ਨਾਲ ਮਿਲਣ ਤੋਂ ਮਨ ਨੂੰ ਸੰਤੋਖੀਐ=ਸੰਤੁਸ਼ਟਤਾ ਆਉਂਦੀ ਹੈ ਅਤੇ ਸਭ ਪਦਾਰਥਾਂ ਦੀ ਤ੍ਰਿਸਨਾ ਰੂਪੀ ਭੁਖ ਜਾਇ=ਨਾਸ ਹੋ ਜਾਂਦੀ ਹੈ।

**ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥**

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਜੋ ਜਗਿਆਸੂ ਜਨ ਸੱਚੇ ਗੁਰੂ ਦੁਆਰਾ ਲਿਵ=ਬਿਰਤੀ ਨੂੰ ਲਾਇ=ਲਾਉਂਦੇ ਹਨ ਉਹ ਪੁਰਸ਼ ਨਾਮ ਵਿੱਚ ਰਤੇ ਹੋਏ ਸਦਾ=ਹਮੇਸ਼ਾਂ ਲਈ ਸੁਖੀਏ=ਸੁਖ ਦੇ ਸਹਿਤ ਹੋ ਗਏ।

**ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ  
ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥**

ਮੈਂ ਤਿਸੁ=ਉਸ ਗੁਰੂ ਤੋਂ ਵਾਰਿਆ=ਬਲਿਹਾਰ ਜਾਂਦਾ ਹਾਂ ਜਿਨ੍ਹਾਂ ਸਤਿਗੁਰਾਂ ਨੇ ਹਰਿ=ਵਾਹਿਗੁਰੂ ਦੀ ਕਥਾ ਸੁਣਾਈ ਹੈ ਅਤੇ ਕਥਾ ਸੁਣਾ ਕੇ ਹਰਿ=ਵਾਹਿਗੁਰੂ ਵਿੱਚ ਮਨ ਨੂੰ ਜੋੜ ਦਿੱਤਾ ਹੈ।

ਯਥਾ— ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥

ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥

[ਤਿਲੰਗ ਮ: ੪, ਅੰਗ ੭੨੫]

**ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥**

ਮੈਂ ਉਸ ਗੁਰਦੇਵ ਕਉ=ਤੋਂ ਸਦ=ਹਮੇਸ਼ਾਂ ਬਲਿਹਾਰਣੈ=ਕੁਰਬਾਨ ਜਾਂਦਾ ਹਾਂ ਜਿਨ੍ਹਾਂ ਗੁਰਾਂ ਨੇ ਮੇਰੇ ਪਾਸੋਂ ਨਿਸ਼ਕਾਮ ਸੇਵਾ ਕਰਾਕੇ ਅੰਤਸ਼ਕਰਨ ਦੀ ਸ਼ੁੱਧਤਾ ਦੁਆਰਾ ਹਰਿ=ਪ੍ਰਮੇਸ਼ਰ ਦੇ ਨਾਮ ਦੀ ਬਿਰਤੀ ਵਿੱਚ ਬਣਤਰ ਬਣਾ ਦਿੱਤੀ ਹੈ।

**ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥**

ਸੋ=ਉਹ ਪਿਆਰਾ ਸਤਿਗੁਰੂ ਹਮੇਸ਼ਾਂ ਮੇਰੇ ਨਾਲ ਵਸਦਾ ਹੈ ਅਤੇ ਜਿੱਥੇ ਕਿੱਥੇ ਭੀ ਮੈਨੂੰ ਕੋਈ ਦੁਖ ਦੇਣ ਵਾਲਾ, ਮੇਰਾ ਨੁਕਸਾਨ ਕਰਨ ਵਾਲਾ ਆਪਣੇ ਬਲ ਨਾਲ ਕਾਬੂ ਕਰਦਾ ਹੈ ਉਥੇ-ਉਥੇ ਹੀ ਗੁਰੂ ਮੈਨੂੰ ਛਡਾ ਲੈਂਦਾ ਹੈ।

**ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥**

ਮੈਂ ਤਿਸੁ=ਉਸ ਗੁਰੂ ਨੂੰ ਸਾਬਾਸਿ=ਧੰਨਤਾ ਯੋਗ ਸ਼ਬਦਾਂ ਨਾਲ ਸਤਿਕਾਰਦਾ ਹਾਂ ਜਿਨ੍ਹਾਂ ਤੋਂ ਮੈਂ ਹਰਿ=ਵਾਹਿਗੁਰੂ ਦੀ ਪ੍ਰਾਪਤੀ ਦੀ ਸੋਝੀ=ਗਿਆਤ ਪਾਈ ਹੈ। ਕਿਉਂਕਿ ਵਾਹਿਗੁਰੂ ਪ੍ਰਾਪਤੀ ਦੀ ਸੋਝੀ ਗੁਰੂ ਤੋਂ ਬਿਨਾਂ ਪ੍ਰਾਪਤ ਨਹੀਂ ਹੋ ਸਕਦੀ, ਜੇ ਗੁਰੂ ਅਧੂਰਾ ਹੈ ਤਾਂ ਉਸ ਪਾਸੋਂ ਮਿਲਣ ਵਾਲੀ ਸੋਝੀ ਵੀ ਅਧੂਰੀ ਹੈ। ਜੇ ਗੁਰੂ ਪੂਰਾ ਹੈ ਤਾਂ ਉਸ ਕੋਲੋਂ ਮਿਲਣ ਵਾਲੀ ਸੋਝੀ ਵੀ ਪੂਰੀ ਹੈ। ਇਸ ਲਈ ਜਦੋਂ ਵੀ ਸੋਝੀ ਲੈਣੀ ਹੋਵੇ, ਸੋਝੀ ਲੈਣ ਵਾਲਾ ਉਪਦੇਸ਼ ਸੁਣਨਾ ਹੋਵੇ ਤਾਂ ਪੂਰੇ ਗੁਰੂ ਦਾ ਹੀ ਸੁਣੀਦਾ ਹੈ ਅਧੂਰੇ ਗੁਰੂ ਦਾ ਉਪਦੇਸ਼ ਮੰਨਣਾ ਤਾਂ ਪਾਸੇ ਰਿਹਾ ਸੁਣਨਾ ਵੀ ਨਹੀਂ ਚਾਹੀਦਾ, ਗੁਰੂ ਅਰਜਨ ਦੇਵ ਜੀ ਫੁਰਮਾਨ ਕਰਦੇ ਹਨ।

ਯਥਾ— ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥

ਗਉੜੀ ਮਃ ੫, ਅੰਗ ੨੯੫]

**ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ  
ਮੇਰੇ ਮਨ ਕੀ ਆਸ ਪੁਰਾਈ ॥੫॥**

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਮੈਂ ਉਸ ਗੁਰੂ ਉਪਰੋਂ ਵਾਰਿਆ=ਬਲਿਹਾਰ ਕੁਰਬਾਨ ਜਾਂਦਾ ਹਾਂ। ਜਿਨ੍ਹਾਂ ਨੇ ਹਰਿ=ਹਰੀ, ਵਾਹਿਗੁਰੂ ਨਾਮ ਦਿੱਤਾ ਹੈ ਅਤੇ ਮੇਰੇ ਮਨ ਦੀ ਆਸ=ਇੱਛਾ ਪੂਰੀ ਕੀਤੀ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੪੨

[ਆਦਿ ਅੰਗ ੫੯੯]

**ਸਲੋਕ ਮ: ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ  
ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ  
ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ  
ਉਠਿ ਜਾਹਿ ॥੧॥ ਮਹਲਾ ੧ ॥ ਜਾਲਉ ਐਸੀ ਗੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ  
ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ  
ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ  
ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥  
ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥**

ਇਸ ਮੁਖਵਾਕ ਵਿੱਚ ਸਤਿਗੁਰ ਜੀ ਨੇ ਇਹ ਸਮਝਾਉਣਾ ਕੀਤਾ ਹੈ ਕਿ ਸਤਿਗੁਰਾਂ ਦੀ ਸੇਵਾ ਕੀਤੇ ਤੋਂ ਬਿਨਾਂ ਇਹ ਜੀਵ ਹਉਮੈ ਦੇ ਵਿੱਚ ਲਗ ਕੇ ਜਿੰਨੇ ਵੀ ਕਰਮ ਕਮਾਉਂਦੇ ਹਨ। ਉਹ ਸਾਰੇ ਕਰਮ ਜੀਵ ਨੂੰ ਅਨੇਕਾਂ ਕਿਸਮਾਂ ਦੇ ਬੰਧਨਾਂ ਵਿੱਚ ਪਾਉਣ ਵਾਲੇ ਹਨ। ਗੁਰਬਾਣੀ ਨੂੰ ਪੜ੍ਹ ਕੇ ਵਿਚਾਰਿਆ ਜਾਵੇ ਤਾਂ ਗੁਰਬਾਣੀ ਦਾ ਨਿਰੋਲ ਸਿਧਾਂਤ ਇਹ ਸਿਖਿਆ ਦਿੰਦਾ ਹੈ ਕਿ ਦੁਨੀਆਂ ਵਿੱਚ ਆ ਕੇ ਜੀਵ ਨੂੰ ਸੇਵਾ ਕਰਨੀ ਬਹੁਤ ਹੀ ਜ਼ਰੂਰੀ ਹੈ। ਜਿਵੇਂ ਸਤਿਗੁਰਾਂ ਦਾ ਫੁਰਮਾਣ ਹੈ।

**ਯਥਾ— ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥**

**ਕਹੁ ਨਾਨਕ ਬਾਹ ਲੁਭਾਈਐ ॥**

[ਸਿਰੀਰਾਗੁ ਮਹਲਾ ੧, ਅੰਗ ੨੬]

ਸੇਵਾ ਤਾਂ ਹੀ ਹੋ ਸਕਦੀ ਹੈ ਜਦੋਂ ਮਨ ਨੀਵਾਂ ਹੋਵੇ, ਕਿਉਂਕਿ ਮਨ ਨੀਵਾਂ ਹੋਣ ਕਰਕੇ ਹਉਮੈ ਭਾਵਨਾ ਦੂਰ ਹੋ ਜਾਂਦੀ ਹੈ ਤੇ ਮਨ ਪਵਿੱਤਰ ਹੋ ਜਾਂਦਾ ਹੈ। ਮਨ ਦੇ ਪਵਿੱਤਰ ਹੋਣ ਦੇ ਨਾਲ ਗਿਆਨ ਦੀ ਪ੍ਰਾਪਤੀ ਹੋ ਜਾਂਦੀ ਹੈ। ਸੋ ਜਿਸ ਜੀਵ ਨੇ ਆਪਣਾ ਤਨ ਮਨ ਧਨ ਅਰਪਣ ਕਰਕੇ ਪੂਰੇ ਗੁਰੂ ਦੀ ਤੇ ਸਾਧ ਸੰਗਤ ਦੀ ਸੇਵਾ ਕੀਤੀ ਹੈ ਅਜਿਹੇ ਗੁਰਮੁਖ ਪਿਆਰੇ ਦਾ ਜਨਮ ਸਫਲ ਹੈ। ਗੁਰੂ ਘਰ ਦੇ ਵੇਦ ਵਿਆਸ ਭਾਈ ਗੁਰਦਾਸ ਜੀ ਵੀ ਸਰੀਰ ਦੇ ਅੰਗਾਂ ਦੇ ਸਫਲਤਾ ਲਈ ਇਸ ਪ੍ਰਕਾਰ ਦਸਦੇ ਹਨ।

**ਯਥਾ— ਚਿਰੰਕਾਲ ਮਾਨਸ ਜਨਮ ਨਿਰਮੋਲ ਪਾਏ, ਸਫਲ ਜਨਮ ਗੁਰ ਚਰਨ ਸਰਨ ਕੈ ॥**

**ਲੋਚਨ ਅਮੋਲ ਗੁਰ ਦਰਸ ਅਮੋਲ ਪੇਖੈ, ਸ੍ਰਵਨ ਅਮੋਲ ਗੁਰ ਬਚਨ ਸ੍ਰਵਨ ਕੈ ॥**

**ਨਾਸਕ ਅਮੋਲ ਗੁਰ ਚਰਨਾਰਬਿੰਦ ਬਾਸਨਾ ਕੈ, ਰਸਨਾ ਅਮੋਲ ਗੁਰ ਮੰਤ੍ਰ ਸਿਮਰਨ ਕੈ ॥**

**ਹਸਤ ਅਮੋਲ ਗੁਰਦੇਵ ਸੇਵ ਕੋ ਸਫਲ, ਚਰਨ ਅਮੋਲ ਪ੍ਰਦਫਨਾਂ ਕਰਨ ਕੈ ॥**

[ਭਾਈ ਗੁਰਦਾਸ ਜੀ]

ਸੋ ਭਾਈ ਸਾਹਿਬ ਅਜਿਹਾ ਵੀ ਸਮਝਾਉਣਾ ਕਰਦੇ ਹਨ ਕਿ ਇਹ ਸਾਰਾ ਸਰੀਰ ਸੇਵਾ ਕਰਕੇ ਹੀ ਸਫਲਾ ਹੋ ਸਕਦਾ ਹੈ ਜੋ ਇਨਸਾਨ ਮਾਨਸ ਜਨਮ ਵਿੱਚ ਸੇਵਾ ਨਹੀਂ ਕਰਦਾ ਤਾਂ

**ਯਥਾ— ਵਿਣ ਸੇਵਾ ਧ੍ਰਿਗ ਹਥ ਪੈਰ ਹੋਰ ਨਿਹਫਲ ਕਰਣੀ ॥**

[ਵਾਰ ੨੭ ਪਉੜੀ ੧੦, ਭਾਈ ਗੁਰਦਾਸ]

ਇਸ ਜੀਵ ਦਾ ਸੇਵਾ ਤੋਂ ਬਿਨਾਂ ਮਾਤਲੋਕ ਤੇ ਆਉਣਾ ਹੀ ਨਿਸਫਲ, ਬਿਅਰਥ ਹੈ। ਜੇਕਰ ਦੇਖਿਆ ਜਾਵੇ ਤਾਂ ਗੁਰੂ ਘਰ ਦੇ ਵਿੱਚ ਸੇਵਾ ਨੂੰ ਹੀ ਪ੍ਰਧਾਨਤਾ ਦਿੱਤੀ ਗਈ ਹੈ। ਜੈਸੇ ਸਤਿਗੁਰ ਨਾਨਕ ਦੇਵ ਜੀ ਦੇ ਹਜ਼ੂਰ [ਬਾਬੇ

ਲਹਿਣੇ] ਭਾਵ ਗੁਰੂ ਅੰਗਦ ਸਾਹਿਬ ਜੀ ਨੇ ਸੇਵਾ ਕਰਕੇ ਦਿਖਾਈ ਤੇ ਉਹਨਾਂ ਦੇ ਹਜ਼ੂਰ ਗੁਰੂ ਅਮਰਦਾਸ ਜੀ ਤੇ ਉਹਨਾਂ ਦੇ ਹਜ਼ੂਰ ਗੁਰੂ ਰਾਮਦਾਸ ਜੀ ਨੇ। ਇਸ ਲਈ ਸੇਵਾ ਦੇ ਪਰਥਾਏ ਇਸ ਪ੍ਰਕਾਰ ਸਮਝਾਉਣਾ ਕੀਤਾ ਹੈ।

ਯਥਾ— ੧. ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਾਈਐ ॥

[ਗੋਡ ਮ: ੪, ਅੰਗ ੮੬੧]

੨. ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥

ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥

[ਸਿਰੀਰਾਗੁ ਮ: ੩, ਅੰਗ ੨੭]

ਚਾਰ ਪਦਾਰਥ ਧਰਮ, ਅਰਥ, ਕਾਮ [ਕਾਮਨਾ] ਮੋਖ [ਮੁਕਤੀ] ਦੇ ਦੇਣ ਵਾਲੀ ਸ਼ਕਤੀ ਵੀ ਸੇਵਾ ਹੀ ਹੈ।

ਯਥਾ— ਚਾਰਿ ਪਦਾਰਥ ਜੋ ਕੋ ਮਾਰੈ ॥ ਸਾਧ ਜਨਾ ਕੀ ਸੇਵਾ ਲਾਰੈ ॥

[ਗਉੜੀ ਮਹਲਾ ੫, ਅੰਗ ੨੬੬]

ਗੁਰੂ ਨਾਨਕ ਦੀ ਦਸਵੀਂ ਜੋਤ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੀ ਸਿੱਖ ਦੇ ਮਨ ਨੂੰ ਪਵਿਤਰ ਕਰਨ ਲਈ ਸੇਵਾ ਨੂੰ ਹੀ ਸ਼੍ਰੇਣੀ ਮੰਨਦੇ ਹਨ, ਸਤਿਗੁਰਾਂ ਦੇ ਫੁਰਮਾਣ ਹੈ:—

ਯਥਾ— ਸੁਣ ਸਿਖਾ ਗੁਰਮਤ ਇਹ ਸਾਰ ॥ ਸਤਿ ਸੰਗਤ ਕੀ ਸੇਵ ਉਦਾਰ ॥

ਹਾਥ ਪਵਿੱਤ੍ਰ ਟਹਿਲੁ ਤੇ ਜਾਨਉ ॥ ਪਦ ਪਵਿੱਤ੍ਰੁ ਗੁਰ ਦਰਸ ਪਿਆਨਉ ॥

ਜਿਸ ਮੁਰਦੇ ਕੋ ਅੰਗ ਅਪਾਵਨੁ ॥ ਸੁਕਚਤ ਸਭ ਨਹਿ ਕਰੇ ਛੁਹਾਵਨ ॥

ਬਿਨਾ ਸੇਵਾ ਸਤਿਸੰਗਤ ਕੇਰੀ ॥ ਦੇਹ ਅਪਾਵਨ ਤਿਮ ਨਰ ਕੇਰੀ ॥

[ਗੁ: ਪ੍ਰ: ਸੂ: ਗ੍ਰੰ: ਕੁਤ ੪, ਅਧਿ: ੭]

ਸਤਿਗੁਰਾਂ ਦੇ ਇਹਨਾਂ ਉਪਦੇਸ਼ਾਂ ਤੋਂ ਪਤਾ ਚਲਦਾ ਹੈ ਕਿ ਜੀਵ ਸੰਸਾਰ ਵਿਚ ਆ ਕੇ ਸੇਵਾ ਕਰਕੇ ਹੀ ਪਵਿੱਤਰ ਹੋ ਸਕਦਾ ਹੈ ਤੇ ਜਨਮ ਮਰਨ ਤੋਂ ਰਹਿਤ ਹੋ ਸਕਦਾ ਹੈ। ਇਸ ਦੇ ਉਲਟ ਜੋ ਜੀਵ ਸੇਵਾ ਨਹੀਂ ਕਰਦਾ। ਉਹ ਆਵਾਗਵਨ ਦੇ ਚੱਕਰ ਵਿੱਚ ਪੈ ਜਾਂਦਾ ਹੈ ਅਤੇ ਅਜਿਹੇ ਸੇਵਾ ਤੋਂ ਹੀਣੇ ਪੁਰਸ਼ ਨੂੰ ਇਸ ਲੋਕ ਅਤੇ ਇਸ ਨੂੰ ਛੱਡ ਕੇ ਜੋ ਪਰ+ਲੋਕ ਭਾਵ ਪੁਲੋਕ ਵਿੱਚ ਜਾਣਾ ਹੈ ਉਥੇ ਵੀ ਢੋਈ=ਥਾਂ ਨਹੀਂ ਮਿਲਦੀ। ਤੀਜੇ ਪਾਤਸ਼ਾਹ ਵੀ ਇਸ ਮੁਖਵਾਕ ਵਿੱਚ ਸੇਵਾ ਤੋਂ ਹੀਣੇ ਪੁਰਸ਼ ਵਾਰੇ ਵਿਸਥਾਰ ਪੂਰਬਕ ਸਿਖਿਆ ਦਿੰਦੇ ਹਨ।

**ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥**

ਸਤਿਗੁਰਾਂ ਦੇ ਸੇਵੇ-ਸੇਵਨ ਕਰਨ ਤੋਂ ਬਿਨੁ=ਬਿਨਾਂ ਜੀਵਾਂ ਤੇ ਬੰਧਨ ਹੀ ਪਏ ਰਹਿੰਦੇ ਹਨ ਵਾ ਪੈਂਦੇ ਰਹਿੰਦੇ ਹਨ। ਉਹ ਹਉਮੈ=ਹੰਕਾਰ ਵਿੱਚ ਲਗ ਕੇ ਕਰਮ ਕਮਾਹਿ=ਕਮਾਉਂਦੇ ਹਨ। ਅਥਵਾ:—ਸਤਿਗੁਰਾਂ ਦੀ ਸੇਵਾ ਕੀਤੇ ਤੋਂ ਬਿਨਾਂ ਇਹ ਜੀਵ ਜਿਤਨੇ ਵੀ ਕਰਮਾਂ ਨੂੰ ਕਮਾਉਂਦਾ ਹੈ ਸਭ ਜੀਵ ਨੂੰ ਬੰਧਨ ਰੂਪ ਹੀ ਹਨ।

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥

[ਬਿਹਾਗੜੇ ਕੀ ਵਾਰ ਮ: ੪, ਅੰਗ ੫੫੨]

**ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥**

ਸਤਿਗੁਰਾਂ ਦੀ ਸੇਵਾ ਕੀਤੇ ਤੋਂ ਬਿਨੁ=ਬਿਨਾਂ ਸਰੂਪ ਵਾ ਮੁਕਤੀ ਰੂਪੀ ਠਉਰ=ਥਾਂ ਨੂੰ ਨਹੀਂ ਪਾਉਂਦਾ ਅਤੇ ਮਰਿ ਜੰਮਹਿ=ਜੰਮਣ ਮਰਣ ਵਿੱਚ ਆਵਹਿ ਜਾਹਿ=ਆਉਂਦਾ ਜਾਂਦਾ ਹੈ।

**ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥**

ਜੋ ਜੀਵ ਸਤਿਗੁਰਾਂ ਦੀ ਸੇਵਾ ਕਰਨ ਤੋਂ ਹੀਣਾ ਹੈ ਉਸ ਦਾ ਬੋਲਣਾ ਫਿਕਾ=ਰੁੱਖਾ ਹੈ, ਅਤੇ ਇਸਦੇ ਮਨ=ਹਿਰਦੇ

ਵਿੱਚ ਹਰੀ ਪ੍ਰਮੇਸ਼ਰ ਦਾ ਜੋ ਨਾਮ ਹੈ ਨ ਵਸਹਿ=ਨਹੀਂ ਵਸਦਾ ਵਾ ਸਤਿਗੁਰਾਂ ਦਾ ਸੇਵਨ ਕੀਤੇ ਤੋਂ ਬਿਨਾਂ ਜੋ ਕੁਝ ਵੀ ਕਹਿਣਾ ਹੈ ਕਿ ਸਾਨੂੰ ਆਹ ਅਨੰਦ ਆਉਂਦਾ ਹੈ ਇਹ ਸਭ ਕੁਝ ਫਿੱਕਾ ਹੀ ਬੋਲਣਾ ਹੈ। ਜਿਵੇਂ ਫਿੱਕਾ ਬੋਲਣ ਦੇ ਨਾਲ ਪ੍ਰਮੇਸ਼ਰ ਦਾ ਨਾਮ ਹਿਰਦੇ ਦੇ ਵਿਚ ਨਹੀਂ ਵਸਦਾ, ਇਸੇ ਪ੍ਰਕਾਰ ਫਿਕੇ ਬਚਨ ਬੋਲਣ ਦੇ ਨਾਲ ਤਨ ਅਤੇ ਮਨ ਵੀ ਫਿੱਕੇ ਹੋ ਜਾਂਦੇ ਹਨ ਅਤੇ ਜੋ ਇਨਸਾਨ ਫਿਕੇ ਬਚਨ ਬੋਲਦਾ ਹੈ ਉਸਨੂੰ ਹਰ ਕੋਈ ਫਿਕੇ ਬਚਨਾਂ ਦੇ ਬੋਲਣ ਵਾਲਾ ਕਰਕੇ ਬੁਲਾਉਂਦਾ ਹੈ ਅਤੇ ਫਿਕੇ ਬਚਨ ਬੋਲਣ ਵਾਲੇ ਇਨਸਾਨ ਨੂੰ ਪ੍ਰਮੇਸ਼ਰ ਦੀ ਦਰਗਾਹ ਦੇ ਵਿੱਚ ਢੋਈ=ਥਾਂ ਨਹੀਂ ਮਿਲਦੀ।

ਯਥਾ— ਨਾਨਕ ਫਿਕੇ ਬੋਲਿਐ ਤਨੁ ਮਨੁ ਫਿਕਾ ਹੋਇ ॥

ਫਿਕੇ ਫਿਕਾ ਸਦੀਐ ਫਿਕੇ ਫਿਕੀ ਸੋਇ ॥

ਫਿਕਾ ਦਰਗਹ ਸਟੀਐ ਮੁਹਿ ਬੁਕਾ ਫਿਕੇ ਪਾਇ ॥

ਫਿਕਾ ਮੁਰਖੁ ਆਖੀਐ ਪਾਣਾ ਲਹੈ ਸਜਾਇ ॥

[ਵਾਰ ਆਸਾ ਮਹਲਾ ੧, ਅੰਗ ੪੭੩]

**ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ  
ਮੁਹਿ ਕਾਲੈ ਉਠਿ ਜਾਹਿ ॥੧॥**

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਸਤਿਗੁਰਾਂ ਦੀ ਸੇਵਾ ਕੀਤੇ ਤੋਂ ਬਿਨਾਂ ਜਮਪੁਰਿ=ਜਮਾਂ ਦੀ ਪੁਰੀ ਵਿਚ ਬਧੇ=ਬੰਨ੍ਹੇ ਹੋਏ ਮਾਰੀਅਨਿ=ਮਾਰੀਦੇ ਹਨ ਵਾ : ਮਾਰ ਖਾਂਦੇ ਹਨ। ਮੁਹਿ ਕਾਲੈ=ਕਾਲ ਦੇ ਮੁਖ ਵਿੱਚ ਉਠਿ ਜਾਹਿ=ਉੱਠ ਕੇ ਚਲੇ ਜਾਂਦੇ ਹਨ ਵਾ ਕਾਲੈ ਮੁਹਿ=ਕਾਲੇ ਮੂੰਹਾਂ ਵਾਲੇ ਜਮਾਂ ਨਾਲ ਉੱਠ ਕੇ ਚਲੇ ਜਾਂਦੇ ਹਨ ਵਾ : ਕਾਲੇ ਮੁਖ ਕਰਕੇ ਜਮਪੁਰਿ=ਜਮਪੁਰੀ ਨੂੰ ਉੱਠ ਕੇ ਚਲੇ ਜਾਂਦੇ ਹਨ।

**ਮਹਲਾ ੧ ॥ ਜਾਲਉ ਐਸੀ ਗੀਤਿ ਜਿਤੁ ਮੈ ਪਿਆਰਾ ਵੀਸਰੈ ॥**

ਕਈ ਜੀਵ ਅਜਿਹਾ ਕਹਿੰਦੇ ਹਨ ਕਿ ਸਾਡੀ ਐਸੀ ਗੀਤ ਹੈ ਕਿ ਚੁਰਸਤੇ ਵਿੱਚ ਕੁੱਕੜ ਛੱਡਣਾ ਤੇ ਸ਼ਰਾਬ ਦੀ ਬੋਤਲ ਰੱਖਣੀ ਫਿਰ ਆਹ ਕੰਮ ਹੋ ਜਾਂਦਾ ਹੈ। ਸਤਿਗੁਰੂ ਜੀ ਸਮਝਾਉਣਾ ਕਰਦੇ ਹਨ ਕਿ ਜਾਲਉ ਐਸੀ ਗੀਤਿ=ਸਾੜ ਦਿਓ ਇਹੋ ਜਿਹੀ ਗੀਤਿ=ਗੀਤੀ, ਇਹ ਗੀਤੀ ਕਾਹਦੀ ਹੈ ਇਹ ਤਾਂ ਇਕ ਕੁਰੀਤੀ ਹੈ ਜਿਤੁ=ਜਿਸ ਕਰਕੇ ਮੈ=ਮੇਰਾ ਪਿਆਰਾ ਵਾਹਿਗੁਰੂ ਵੀਸਰੈ=ਵਿਸਰਦਾ ਹੈ।

**ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥**

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਉਹ ਭਲੀ=ਚੰਗੀ ਪਰੀਤੀ ਹੈ ਜਿਤੁ=ਜਿਸ ਕਰਕੇ ਸਾਹਿਬ=ਮਾਲਕ ਨਾਲ ਪਤਿ=ਇੱਜ਼ਤ ਬਣੀ ਰਹੈ=ਰਹਿੰਦੀ ਹੈ।

**ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥**

ਹੇ ਭਾਈ! ਇਕ ਹਰਿ=ਪ੍ਰਮੇਸ਼ਰ ਦਾਤੇ ਨੂੰ ਸੇਵੀਐ=ਸੇਵਨਾ ਕਰੋ ਅਤੇ ਇਕ ਹਰਿ=ਵਾਹਿਗੁਰੂ ਨੂੰ ਹੀ ਧਿਆਉਣਾ ਕਰੋ।

ਯਥਾ— ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥

[ਵਾਰ ਸੋਰਠਿ ਮਹਲਾ ੩, ਅੰਗ ੬੪੬]

**ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥**

ਇਕ ਹਰੀ ਦਾਤੇ ਪਾਸੋਂ ਹੀ ਮੰਗੀਐ=ਮੰਗਣਾ ਕਰੀਏ, ਜੇ ਇਕ ਪਾਸੋਂ ਮੰਗਾਂਗੇ ਤਾਂ ਮਨ ਚਿੰਦਿਆ=ਮਨ



ਇੱਛਤ ਭਾਵ ਮਨ ਭਾਉਂਦਾ ਫਲ ਪਾਈਦਾ ਹੈ।

ਯਥਾ— ੧. ਜਾਚਰੁ ਮੰਗੈ ਦਾਨੁ ਦੇਹਿ ਪਿਆਰਿਆ ॥

ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ [ਗਉੜੀ ਕੀ ਵਾਰ ਮਃ ੫, ਅੰਗ ੩੨੦]

੨. ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ [ਧਨਾਸਰੀ ਮਃ ੫, ਅੰਗ ੬੯੧]

**ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥**

ਜੇ ਇਕ ਵਾਹਿਗੁਰੂ ਨੂੰ ਛੱਡ ਕੇ ਦੂਜੇ-ਭਾਵ ਦੇਵੀ ਦੇਵਤਿਆਂ ਪਾਸੋਂ ਮੰਗੀਏ ਤਾਂ ਲਾਜ=ਲੱਜਾ ਭਾਵ ਸ਼ਰਮ ਵਿਚ ਹੀ ਮਰਾਈਐ=ਮਰਨਾ ਹੁੰਦਾ ਹੈ।

ਯਥਾ— ਜਾ ਕੋ ਠਾਕੁਰੁ ਉਚਾ ਹੋਈ ॥ ਸੋ ਜਨੁ ਪਰ ਘਰ ਜਾਤ ਨ ਸੋਹੀ ॥

[ਗਉੜੀ ਕਬੀਰ ਜੀ, ਅੰਗ ੩੩੦]

**ਜਿਨਿ ਸੇਵਿਆ ਤਿਨਿ ਫਲੁ ਪਾਇਆ  
ਤਿਸੁ ਜਨ ਕੀ ਸਭ ਭੁਖ ਗਵਾਈਐ ॥**

ਜਿਨ੍ਹਾਂ ਗੁਰਮੁਖ ਪੁਰਸ਼ਾਂ ਨੇ ਇਕ ਪ੍ਰਮੇਸ਼ਰ ਨੂੰ ਸੇਵਿਆ=ਸੇਵਨਾ ਕੀਤਾ ਹੈ ਤਿਨਿ=ਤਿਨ੍ਹਾਂ ਨੇ ਗਿਆਨ ਰੂਪੀ ਫਲ ਨੂੰ ਪਾਉਣਾ ਕੀਤਾ ਹੈ ਅਤੇ ਅਜਿਹੇ ਪੁਰਸ਼ਾਂ ਦੀ ਸਭ=ਸਾਰੀ ਭੁਖ ਗਵਾਈਐ=ਦੂਰ ਹੋ ਜਾਂਦੀ ਹੈ।

**ਨਾਨਕੁ ਤਿਨ ਵਿਟਹੁ ਵਾਰਿਆ  
ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥**

ਗੁਰੂ ਜੀ ਕਥਨ ਕਰਦੇ ਹਨ ਕਿ ਮੈਂ ਤਿਨ=ਉਹਨਾਂ ਉਪਰੋਂ ਵਾਰਿਆ=ਬਲਿਹਾਰ=ਕੁਰਬਾਨ ਜਾਂਦਾ ਹਾਂ ਜਿਨਿ=ਜਿਨ੍ਹਾਂ ਨੇ ਅਨਦਿਨੁ=ਰਾਤ ਦਿਨ ਹਿਰਦੇ ਵਿੱਚ ਹਰਿ=ਵਾਹਿਗੁਰੂ ਦੇ ਨਾਮ ਨੂੰ ਧਿਆਈਐ=ਧਿਆਉਣਾ ਕੀਤਾ ਹੈ।

ਯਥਾ— ੧. ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥

[ਗਉੜੀ ਕਬੀਰ ਜੀ, ਅੰਗ ੩੨੮]

੨. ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥

[ਵਾਰ ਗਉੜੀ ਮਃ ੪, ਅੰਗ ੩੧੨]

੩. ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥

[ਸਿਰੀਰਾਗੁ ਕੀ ਵਾਰ ਮਃ ੩, ਅੰਗ ੯੧]

ਇਸ ਮੁਖਵਾਕ ਵਿੱਚ ਸਤਿਗੁਰਾਂ ਨੇ ਇਹ ਦਸਿਆ ਹੈ ਕਿ ਸੇਵਾ ਸਿੱਖ ਲਈ ਕਿੰਤਨੀ ਜ਼ਰੂਰੀ ਹੈ। ਗੁਰੂ ਘਰ ਦੇ ਵਿੱਚ ਸੇਵਾ ਵੀ ਦੋ ਪ੍ਰਕਾਰ ਦੀ ਮੰਨੀ ਗਈ ਹੈ। ੧. ਸਕਾਮ ਸੇਵਾ ੨. ਨਿਸ਼ਕਾਮ ਸੇਵਾ।

ਸਕਾਮ ਸੇਵਾ ਉਸ ਨੂੰ ਆਖਦੇ ਹਨ ਜੋ ਕਾਮਨਾ ਦੇ ਸਹਿਤ ਭਾਵ ਕੁਝ ਮੰਗਣ ਲਈ ਕੀਤੇ ਜਾਵੇ। ਨਿਸ਼ਕਾਮ ਸੇਵਾ ਉਸ ਨੂੰ ਕਹਿੰਦੇ ਹਨ ਜੋ ਇੱਛਾ ਤੋਂ ਰਹਿਤ ਹੋ ਕੇ ਕੀਤੀ ਜਾਵੇ। ਇਹ ਦੋਨੋਂ ਹੀ ਪ੍ਰਕਾਰ ਦੀ ਸੇਵਾ ਗੁਰੂ ਘਰ ਵਿੱਚ ਪ੍ਰਵਾਨਨੀਕ ਹੈ। ਕਿਉਂਕਿ ਸਿੱਖ ਨੇ ਜੋ ਕੁਝ ਮੰਗਣਾ ਹੈ ਪੂਰੇ ਗੁਰੂ ਤੋਂ ਹੀ ਮੰਗਣਾ ਹੈ ਤੇ ਗੁਰੂ ਵੀ ਇੱਛਾ ਪੂਰਕ ਹਨ ਤੇ ਇੱਛਾਵਾਂ ਪੂਰੀਆਂ ਕਰਦੇ ਹਨ।

ਯਥਾ— **ਇਛਾ ਪੂਰਕੁ ਸਰਬ ਸੁਖਦਾਤਾ ਹਰਿ, ਜਾ ਕੈ ਵਸਿ ਹੈ ਕਾਮਯੋਨਾ ॥**

[ਧਨਾਸਰੀ ਮਹਲਾ ੪, ਅੰਗ ੬੬੯]

ਪਰ ਸਕਾਮ ਸੇਵਾ ਨਾਲੋਂ ਨਿਸ਼ਕਾਮ ਸੇਵਾ ਕਰਨੀ ਉੱਤਮ ਹੈ ਕਿਉਂਕਿ ਇਸ ਸੇਵਾ ਨੂੰ ਕਰਨ ਦੇ ਲਈ ਸਤਿਗੁਰੂ ਜੀ ਸੁਖਮਨੀ ਸਾਹਿਬ ਵਿਚ ਇਸ ਪ੍ਰਕਾਰ ਸਮਝਾਉਣਾ ਕਰਦੇ ਹਨ।

ਯਥਾ— **ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥**

[ਗਉੜੀ ਮਹਲਾ ੫, ਅੰਗ ੨੮੬]

ਜੇ ਇਸ ਪ੍ਰਕਾਰ ਦੀ ਸੇਵਾ ਦੇ ਕਰਨ ਵਾਲਾ ਗੁਰਮੁਖ ਪਿਆਰਾ ਗੁਰੂ ਨਿਰੰਕਾਰ ਦੇ ਚਰਨਾਂ ਦੀ ਸੇਵਾ ਕਰਦਾ-ਕਰਦਾ ਉਸ ਪ੍ਰਮੇਸ਼ਰ ਦੇ ਚਰਨਾਂ ਨਾਲ ਅਭੇਦ ਹੋ ਜਾਂਦਾ ਹੈ। ਇਸ ਲਈ ਹਰ ਇਕ ਇਨਸਾਨ ਮਾਤਰ ਦਾ ਇਹ ਫਰਜ਼, ਧਰਮ ਬਣਦਾ ਹੈ ਕਿ ਅਨਾਥਾਂ, ਗਰੀਬਾਂ, ਲੋੜਵੰਦਾਂ ਅਤੇ ਗੁਰੂ ਦੀ ਸੇਵਾ ਕਰਦਾ ਹੋਇਆ ਇਸ ਭੈ ਦਾਇਕ ਸੰਸਾਰ ਸਮੁੰਦਰ ਤੋਂ ਪਾਰ ਹੋਣਾ ਕਰੇ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥